

Telephone conversation between Prime Minister and H.E. Filipe Jacinto Nyusi, President of Mozambique

June 03, 2020

ਪ੍ਰਧਾਨ ਮੰਤਰੀ ਅਤੇ ਮੋਜ਼ਾਮਬੀਕ ਦੇ ਰਾਸ਼ਟਰਪਤੀ ਮਹਾਮਹਿਮ ਫਿਲਿਪ ਜੈਸਿੰਟੋ ਨਿਊਸੀ ਵਿਚਕਾਰ
ਟੈਲੀਫੋਨ 'ਤੇ ਹੋਈ ਗੱਲਬਾਤ

3 ਜੂਨ, 2020

ਪ੍ਰਧਾਨ ਮੰਤਰੀ ਨੇ ਅੱਜ ਮੋਜ਼ਾਮਬੀਕ ਦੇ ਰਾਸ਼ਟਰਪਤੀ ਮਹਾਮਹਿਮ ਫਿਲਿਪ ਜੈਸਿੰਟੋ ਨਿਊਸੀ ਨਾਲ ਫੋਨ 'ਤੇ ਗੱਲਬਾਤ ਕੀਤੀ।

ਦੋਨਾਂ ਆਗੂਆਂ ਨੇ COVID -19 ਮਹਾਂਮਾਰੀ ਦੇ ਲਗਾਤਾਰ ਜਾਰੀ ਰਹਿਣ ਕਾਰਨ ਦੋਵਾਂ ਦੇਸ਼ਾਂ ਵਿੱਚ ਦਰਪੇਸ਼ ਚੁਣੌਤੀਆਂ ਬਾਰੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਸਿਹਤ ਸੰਕਟ ਦੌਰਾਨ ਜ਼ਰੂਰੀ ਦਵਾਈਆਂ ਅਤੇ ਉਪਕਰਣਾਂ ਦੀ ਸਪਲਾਈ ਸਮੇਤ ਮੋਜ਼ਾਮਬੀਕ ਦੇ ਯਤਨਾਂ ਦਾ ਸਮਰਥਨ ਕਰਨ ਪ੍ਰਤੀ ਭਾਰਤ ਦੀ ਇੱਛਾ ਦੀ ਗੱਲ ਕਹੀ। ਰਾਸ਼ਟਰਪਤੀ ਨਿਊਸੀ ਨੇ ਸਿਹਤ ਸੰਭਾਲ ਅਤੇ ਦਵਾਈਆਂ ਦੀ ਸਪਲਾਈ ਦੇ ਖੇਤਰ ਵਿੱਚ ਦੋਨਾਂ ਦੇਸ਼ਾਂ ਵਿਚਕਾਰ ਨੇੜਲੇ ਸਹਿਯੋਗ ਦੀ ਸ਼ਲਾਘਾ ਕੀਤੀ।

ਦੋਨਾਂ ਆਗੂਆਂ ਨੇ ਮੋਜ਼ਾਮਬੀਕ ਅੰਦਰ ਭਾਰਤੀ ਨਿਵੇਸ਼ ਅਤੇ ਵਿਕਾਸ ਪ੍ਰਾਜੈਕਟਾਂ ਸਮੇਤ ਹੋਰ ਮਹੱਤਵਪੂਰਨ ਵਿਸ਼ਿਆਂ ਬਾਰੇ ਗੱਲਬਾਤ ਕੀਤੀ। ਮੋਜ਼ਾਮਬੀਕ ਦੇ ਕੋਲਾ ਅਤੇ ਕੁਦਰਤੀ ਗੈਸ ਖੇਤਰਾਂ ਵਿੱਚ ਭਾਰਤੀ ਕੰਪਨੀਆਂ ਦੁਆਰਾ ਕੀਤੀਆਂ ਵੱਡੀਆਂ ਵਚਨਬੱਧਤਾਵਾਂ ਦੀ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਮੋਜ਼ਾਮਬੀਕ ਨੂੰ ਅਫਰੀਕਾ ਨਾਲ ਭਾਰਤ ਦੀ ਸਮੁੱਚੀ ਭਾਈਵਾਲੀ ਦੇ ਮਹੱਤਵਪੂਰਨ ਖੰਮ੍ਹ ਹੋਣ ਦਾ ਸਨਮਾਨ ਦਿੱਤਾ।

ਦੋਨਾਂ ਆਗੂਆਂ ਨੇ ਰੱਖਿਆ ਅਤੇ ਸੁਰੱਖਿਆ ਵਿੱਚ ਵੱਧਦੀ ਹੋਈ ਦੁਵੱਲੀ ਭਾਈਵਾਲੀ ਉੱਤੇ ਤਸੱਲੀ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਨੇ ਉੱਤਰੀ ਮੋਜ਼ਾਮਬੀਕ ਵਿੱਚ ਅੱਤਵਾਦ ਦੀਆਂ ਘਟਨਾਵਾਂ ਬਾਰੇ ਰਾਸ਼ਟਰਪਤੀ ਨਿਊਸੀ ਦੀ ਚਿੰਤਾ ਸਾਂਝੀ ਕੀਤੀ ਅਤੇ ਮੋਜ਼ਾਮਬੀਕ ਦੀ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਮਰੱਥਾ ਵਧਾਉਣ ਸਮੇਤ ਹਰ ਮੁਮਕਿਨ ਮਦਦ ਦੇਣ ਦੀ ਪੇਸ਼ਕਸ਼ ਕੀਤੀ।

ਪ੍ਰਧਾਨ ਮੰਤਰੀ ਨੇ ਮੋਜ਼ਾਮਬੀਕ ਵਿੱਚ ਭਾਰਤੀ ਅਤੇ ਭਾਰਤੀ ਮੂਲ ਦੇ ਭਾਈਚਾਰੇ ਦੀ ਰੱਖਿਆ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਮੋਜ਼ਾਮਬੀਕ ਦੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਲਈ ਖਾਸ ਤੌਰ 'ਤੇ ਧੰਨਵਾਦ ਅਦਾ ਕੀਤਾ।

ਦੋਨਾਂ ਆਗੂਆਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਮੌਜੂਦਾ ਮਹਾਂਮਾਰੀ ਦੌਰਾਨ ਦੋਨਾਂ ਦੇਸ਼ਾਂ ਦੇ ਅਧਿਕਾਰੀ ਭਾਈਵਾਲੀ ਅਤੇ ਮਦਦ ਦੇ ਹੋਰ ਮੌਕਿਆਂ ਦੀ ਭਾਲ ਕਰਨ ਲਈ ਆਪਸੀ ਸੰਪਰਕ ਵਿੱਚ ਰਹਿਣਗੇ।

ਨਵੀਂ ਦਿੱਲੀ

3 ਜੂਨ, 2020

DISCLAIMER: This is an approximate translation. The original is available in English on MEA's website and may be referred to as the official press release.